

## ਦੁਖ ਭੰਜਨੀ ਸਾਹਿਬ

(1)

ਗਊੜੀ ਮਹਲਾ ੫ ਮਾਂਝ ॥ (੨੧੮-੮)

ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥  
ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥  
ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥  
ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥  
ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥  
ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥  
ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥  
ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥  
ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥  
ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੨੦॥

(2)

ਗਊੜੀ ਮਹਲਾ ੫ ॥ (੧੯੧-੮)

ਸੂਕੇ ਹਰੇ ਕੀਏ ਖਿਨ ਮਾਹੇ ॥  
ਅੰਮ੍ਰਿਤ ਦ੍ਰਿਸ਼ਟਿ ਸੰਚਿ ਜੀਵਾਏ ॥੧॥  
ਕਾਟੇ ਕਸਟ ਪੂਰੇ ਗੁਰਦੇਵ ॥  
ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥  
ਮਿਟਿ ਗਈ ਚਿੰਤ ਪੁਨੀ ਮਨ ਆਸਾ ॥  
ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥  
ਦੁਖ ਨਾਠੇ ਸੁਖ ਆਇ ਸਮਾਏ ॥  
ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥  
ਇਛ ਪੁਨੀ ਪੂਰੇ ਗੁਰ ਮਿਲੇ ॥  
ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੨॥

(3)

ਗਊੜੀ ਮਹਲਾ ੫ ॥ (੧੯੧-੯੨)

ਤਾਪ ਗਏ ਪਾਈ ਪ੍ਰਭਿ ਸਾਂਤਿ ॥  
ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥  
ਪ੍ਰਭ ਕਿਰਪਾ ਤੇ ਭਏ ਸੁਹੇਲੇ ॥  
ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥  
ਸਿਮਰਤ ਸਿਮਰਤ ਪ੍ਰਭ ਕਾ ਨਾਉ ॥

ਸਗਲ ਰੋਗ ਕਾ ਬਿਨਸਿਆ ਥਾਉ ॥੨॥  
ਸਹਜਿ ਸੁਭਾਇ ਬੋਲੈ ਹਰਿ ਬਾਣੀ ॥  
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥  
ਦੂਖੁ ਦਰਦੁ ਜਮੁ ਨੇੜਿ ਨ ਆਵੈ ॥  
ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥

(4)

ਗਊੜੀ ਮਹਲਾ ੫ ॥ (੧੯੨-੮)  
ਜਿਸੁ ਸਿਮਰਤ ਦੂਖੁ ਸਭੁ ਜਾਇ ॥  
ਨਾਮੁ ਰਤਨੁ ਵਸੈ ਮਨਿ ਆਇ ॥੧॥  
ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥  
ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥  
ਇਕਸੁ ਬਿਨੁ ਨਾਹੀ ਦੂਜਾ ਕੋਇ ॥  
ਜਾ ਕੀ ਦਿਸਟਿ ਸਦਾ ਸੁਖੁ ਹੋਇ ॥੨॥  
ਸਾਜਨੁ ਮੀਤੁ ਸਖਾ ਕਰਿ ਏਕੁ ॥  
ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥  
ਰਵਿ ਰਹਿਆ ਸਰਬਤ ਸੁਆਮੀ ॥  
ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥

(5)

ਗਊੜੀ ਮਹਲਾ ੫ ॥ (੧੯੫-੧੭)  
ਕੋਟਿ ਬਿਘਨ ਹਿਰੇ ਖਿਨ ਮਾਹਿ ॥  
ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥  
ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥  
ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥ ਰਹਾਉ ॥  
ਸਰਬ ਕਲਿਆਣ ਸੁਖ ਸਹਜ ਨਿਧਾਨ ॥  
ਜਾ ਕੈ ਰਿਦੈ ਵਸਹਿ ਭਗਵਾਨ ॥੨॥  
ਅਉਖਧ ਮੰਤ੍ਰ ਤੰਤ ਸਭਿ ਛਾਰੁ ॥  
ਕਰਣੈਹਾਰੁ ਰਿਦੇ ਮਹਿ ਧਾਰੁ ॥੩॥  
ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥  
ਕਹੁ ਨਾਨਕ ਅਟਲ ਇਹ ਧਰਮੁ ॥੪॥੮੦॥੧੪੯॥

(6)

ਗਊੜੀ ਮਹਲਾ ੫ ॥ (੨੦੦-੬)  
ਸਾਂਤਿ ਭਈ ਗੁਰ ਗੋਬਿੰਦਿ ਪਾਈ ॥

ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥  
 ਰਾਮ ਨਾਮੁ ਨਿਤ ਰਸਨ ਬਖਾਨ ॥  
 ਬਿਨਸੇ ਰੋਗ ਭਏ ਕਲਿਆਨ ॥੧॥  
 ਪਾਰਬ੍ਰਹਮ ਗੁਣ ਅਗਮ ਬੀਚਾਰ ॥  
 ਸਾਧੂ ਸੰਗਮਿ ਹੈ ਨਿਸਤਾਰ ॥੨॥  
 ਨਿਰਮਲ ਗੁਣ ਗਾਵਹੁ ਨਿਤ ਨੀਤ ॥  
 ਗਈ ਬਿਆਧਿ ਉਬਰੇ ਜਨ ਮੀਤ ॥੩॥  
 ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥  
 ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥

(7)

ਗਊੜੀ ਮਹਲਾ ੫ ॥ (੨੦੦-੧੦)  
 ਨੇੜ੍ਹ ਪ੍ਰਗਾਸੁ ਕੀਆ ਗੁਰਦੇਵ ॥  
 ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥  
 ਸੀਤਲਾ ਤੇ ਰਖਿਆ ਬਿਹਾਰੀ ॥  
 ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥  
 ਨਾਨਕ ਨਾਮੁ ਜਪੈ ਸੋ ਜੀਵੈ ॥  
 ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥

(8)

ਗਊੜੀ ਮਹਲਾ ੫ ॥ (੨੦੧-੬)  
 ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥  
 ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥  
 ਦੁਸਟ ਦੁਤ ਪਰਮੇਸਰਿ ਮਾਰੇ ॥  
 ਜਨ ਕੀ ਪੈਜ ਰਖੀ ਕਰਤਾਰੇ ॥੧॥  
 ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥  
 ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥  
 ਨਿਰਭਉ ਹੋਇ ਭਜਹੁ ਭਗਵਾਨ ॥  
 ਸਾਧਸੰਗਤਿ ਮਿਲਿ ਕੀਨੇ ਦਾਨੁ ॥੩॥  
 ਸਰਣਿ ਪਰੇ ਪ੍ਰਭ ਅੰਤਰਜਾਮੀ ॥  
 ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥

(9)

ਗਊੜੀ ਮਹਲਾ ੫ ॥ (੨੦੪-੧੮)  
 ਰਾਖੁ ਪਿਤਾ ਪ੍ਰਭ ਮੇਰੇ ॥

ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥  
 ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥  
 ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੨॥  
 ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥  
 ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੩॥  
 ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥  
 ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੪॥  
 ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥  
 ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੫॥੪॥੧੨੫॥

(10)

ਸੋਰਠਿ ਮਹਲਾ ੫ ॥ (੯੧੧-੧੧)  
 ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥  
 ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥  
 ਪ੍ਰਭ ਬਾਣੀ ਸਬਦੁ ਸੁਭਾਖਿਆ ॥  
 ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥  
 ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥  
 ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥  
 ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥  
 ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥  
 ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥  
 ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥

(11)

ਸੋਰਠਿ ਮਹਲਾ ੫ ॥ (੯੧੯-੨)  
 ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥  
 ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥  
 ਉਬਰੇ ਸਤਿਗੁਰ ਕੀ ਸਰਣਾਈ ॥  
 ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥  
 ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥  
 ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

(12)

ਸੋਰਠਿ ਮਃ ੫ ॥ (੯੧੯-੯)  
 ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਰੀ ॥

ਆਠ ਪਹਰ ਆਰਾਪਹੁ ਸੁਆਮੀ ਪੂਰਨ ਘਾਲ ਹਮਾਰੀ ॥੧॥  
 ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥  
 ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥  
 ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥  
 ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥੨॥੧੪॥੪੨॥

(13)

**ਸੋਰਠਿ ਮਹਲਾ ੫ ॥ (੬੧੯-੧੩)**  
 ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥  
 ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥  
 ਮੇਰਾ ਗੁਰੁ ਪੂਰਾ ਸੁਖਦਾਤਾ ॥  
 ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥  
 ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥  
 ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥

(14)

**ਸੋਰਠਿ ਮਹਲਾ ੫ ॥ (੬੨੦-੧)**  
 ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥  
 ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥  
 ਹੋਈ ਰਾਜੇ ਰਾਮ ਕੀ ਰਖਵਾਲੀ ॥  
 ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥  
 ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥  
 ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥

(15)

**ਸੋਰਠਿ ਮਹਲਾ ੫ ॥ (੬੨੦-੫)**  
 ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥  
 ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥  
 ਹਰਿ ਜਨਿ ਸਿਮਰਿਆ ਨਾਮ ਅਧਾਰਿ ॥  
 ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥  
 ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥  
 ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥

(16)

**ਸੋਰਠਿ ਮਹਲਾ ੫ ॥ (੬੨੦-੮)**

ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥  
 ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥  
 ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥  
 ਹਰਿ ਕੇ ਚਰਣ ਰਿਦੈ ਉਰਿ ਧਾਰਿ ॥  
 ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥  
 ਤਿਸ ਕੀ ਸਰਣੀ ਉਬਰੈ ਭਾਈ ਜਿਨਿ ਰਚਿਆ ਸਭੁ ਕੋਇ ॥  
 ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥  
 ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੨॥

(17)

ਸੋਰਠਿ ਮਹਲਾ ੫ ॥ (੬੨੦-੧੩)  
 ਸੰਤਹੁ ਹਰਿ ਹਰਿ ਨਾਮੁ ਧਿਆਈ ॥  
 ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਆੜਾ ਫਲੁ ਪਾਈ ॥੧॥ ਰਹਾਉ ॥  
 ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥  
 ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥  
 ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੇ ॥  
 ਨਾਨਕ ਪਤਿ ਰਾਖੀ ਪਰਮੇਸ਼ਰਿ ਉਧਰਿਆ ਸਭੁ ਸੰਸਾਰੇ ॥੨॥੨੦॥੪੮॥

(18)

ਸੋਰਠਿ ਮਹਲਾ ੫ ॥ (੬੨੦-੧੭)  
 ਮੇਰਾ ਸਤਿਗੁਰੁ ਰਖਵਾਲਾ ਹੋਆ ॥  
 ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥  
 ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥  
 ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥  
 ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥  
 ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

(19)

ਸੋਰਠਿ ਮਹਲਾ ੫ ॥ (੬੨੧-੨)  
 ਜੀਅ ਜੰਤੁ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥  
 ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਣੀ ਬਡਾਈ ॥੧॥  
 ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥  
 ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥  
 ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥  
 ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥

(20)

ਸੋਰਠਿ ਮਹਲਾ ੫ ॥ (੬੨੨-੧੫)

ਠਾਢਿ ਪਾਈ ਕਰਤਾਰੇ ॥  
ਤਾਪੁ ਛੋਡਿ ਗਇਆ ਪਰਵਾਰੇ ॥  
ਗੁਰਿ ਪੂਰੈ ਹੈ ਰਾਖੀ ॥  
ਸਰਣਿ ਸਚੇ ਕੀ ਤਾਕੀ ॥੧॥  
ਪਰਮੇਸਰੁ ਆਪਿ ਹੋਆ ਰਖਵਾਲਾ ॥  
ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥  
ਹਰਿ ਹਰਿ ਨਾਮੁ ਦੀਓ ਦਾਰੂ ॥  
ਤਿਨਿ ਸਗਲਾ ਰੋਗੁ ਬਿਦਾਰੂ ॥  
ਅਪਣੀ ਕਿਰਪਾ ਧਾਰੀ ॥  
ਤਿਨਿ ਸਗਲੀ ਬਾਤ ਸਵਾਰੀ ॥੨॥  
ਪ੍ਰਭਿ ਅਪਨਾ ਬਿਰਦੁ ਸਮਾਰਿਆ ॥  
ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥  
ਗੁਰ ਕਾ ਸਬਦੁ ਭਇਓ ਸਾਖੀ ॥  
ਤਿਨਿ ਸਗਲੀ ਲਾਜ ਰਾਖੀ ॥੩॥  
ਬੋਲਾਇਆ ਬੋਲੀ ਤੇਰਾ ॥  
ਤੂ ਸਾਹਿਬੁ ਗੁਣੀ ਗਹੇਰਾ ॥  
ਜਪਿ ਨਾਨਕ ਨਾਮੁ ਸਚੁ ਸਾਖੀ ॥  
ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

(21)

ਬਿਲਾਵਲੁ ਮਹਲਾ ੫ ॥ (੮੦੯-੧੪)

ਸਰਬ ਕਲਿਆਣ ਕੀਏ ਗੁਰਦੇਵ ॥  
ਸੇਵਕੁ ਅਪਨੀ ਲਾਇਓ ਸੇਵ ॥  
ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥  
ਧਰਤਿ ਪੁਨੀਤ ਭਈ ਗੁਨ ਗਾਏ ॥  
ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥  
ਸਭਨੀ ਥਾਂਈ ਰਵਿਆ ਆਪਿ ॥  
ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥  
ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥  
ਗੁਰ ਕੇ ਚਰਨ ਲਗੇ ਮਨਿ ਮੀਠੇ ॥  
ਨਿਰਬਿਘਨ ਹੋਇ ਸਭ ਥਾਂਈ ਵੂਠੇ ॥  
ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥

ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥  
ਜਿਥੈ ਕਿਥੈ ਦੀਸਹਿ ਨਾਲੇ ॥  
ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥

(22)

ਬਿਲਾਵਲੁ ਮਹਲਾ ੫ ॥ (੮੦੬-੯)  
ਚਰਨ ਕਮਲ ਪ੍ਰਭ ਹਿਰਦੈ ਧਿਆਏ ॥  
ਰੋਗ ਗਏ ਸਗਲੇ ਸੁਖ ਪਾਏ ॥੧॥  
ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥  
ਸਫਲ ਜਨਮੁ ਜੀਵਨ ਪਰਵਾਨੁ ॥੧॥ ਰਹਾਉ ॥  
ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥  
ਕਹੁ ਨਾਨਕ ਜਪਿ ਜੀਵੇ ਗਿਆਨੀ ॥੨॥੨॥੨੦॥

(23)

ਬਿਲਾਵਲੁ ਮਹਲਾ ੫ ॥ (੮੦੬-੧੧)  
ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥  
ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥  
ਤਾਪ ਪਾਪ ਸੰਤਾਪ ਬਿਨਾਸੇ ॥  
ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥  
ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥  
ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥

(24)

ਬਿਲਾਵਲੁ ਮਹਲਾ ੫ ॥ (੮੦੬-੧੮)  
ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮਾਰਿਆ ॥  
ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥  
ਕਾਰਜੁ ਸਤਿਗੁਰਿ ਆਪਿ ਸਵਾਰਿਆ ॥  
ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥  
ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥  
ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥

(25)

ਬਿਲਾਵਲੁ ਮਹਲਾ ੫ ॥ (੮੦੭-੨)  
ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥  
ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥

ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥  
 ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥  
 ਨਾਨਕ ਗੁਰ ਪੂਰੇ ਸਰਣਾਈ ॥  
 ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੯॥

(26)

ਬਿਲਾਵਲੁ ਮਹਲਾ ੫ ॥ (੮੦੨-੧੨)  
 ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥  
 ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ ਰਹਾਉ ॥  
 ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ ॥  
 ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥੧॥  
 ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ ॥  
 ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਛਿਗ ॥੨॥੧੦॥੨੮॥

(27)

ਬਿਲਾਵਲੁ ਮਹਲਾ ੫ ॥ (੮੧੪-੫)  
 ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥  
 ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥  
 ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥  
 ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥  
 ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥  
 ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥  
 ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥  
 ਕਿਲਵਿਖ ਉਤਰਹਿ ਸੁਧੁ ਹੋਇ ਸਾਧੁ ਸਰਣਾਈ ॥੩॥  
 ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥  
 ਮਹਾ ਮੰਤੂ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥

(28)

ਬਿਲਾਵਲੁ ਮਹਲਾ ੫ ॥ (੮੧੭-੪)  
 ਹਰਿ ਹਰਿ ਹਰਿ ਆਰਾਪੀਐ ਹੋਈਐ ਆਰੋਗ ॥  
 ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥  
 ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥  
 ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥  
 ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਛਿਗੁ ॥  
 ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥

(29)

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ (੮੧੭-੮)  
੧੯੮ ਸਤਿਗੁਰ ਪ੍ਰਸਾਦਿ ॥  
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥  
ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥  
ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥  
ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥  
ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥  
ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੯੮॥

(30)

ਬਿਲਾਵਲੁ ਮਹਲਾ ੫ ॥ (੮੧੯-੯)  
ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥  
ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੀ ਦਾਤਿ ॥੧॥  
ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥  
ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥  
ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥  
ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੨੨॥

(31)

ਬਿਲਾਵਲੁ ਮਹਲਾ ੫ ॥ (੮੧੯-੧੪)  
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥  
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥  
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥  
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥  
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥  
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੨੯॥

(32)

ਬਿਲਾਵਲੁ ਮਹਲਾ ੫ ॥ (੮੧੯-੧੯)  
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥  
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥  
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥  
ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥

ਦੋਖ ਹਮਾਰੇ ਬਖਸਿਆਨੁ ਅਪਣੀ ਕਲ ਧਾਰੀ ॥  
ਮਨ ਬਾਂਛਤ ਫਲ ਦਿਤਿਆਨੁ ਨਾਨਕ ਬਲਿਹਾਰੀ ॥੨॥੧੬॥੮੦॥

(33)

ਬਿਲਾਵਲੁ ਮਹਲਾ ੫ ॥ (੮੨੧-੯)  
ਤਾਪੁ ਲਾਹਿਆ ਗੁਰ ਸਿਰਜਨਹਾਰਿ ॥  
ਸਤਿਗੁਰ ਅਪਨੇ ਕਉ ਬਲ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥  
ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥  
ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥  
ਦਾਸ ਕੀ ਲਾਜ ਰਖੈ ਮਿਹਰਵਾਨੁ ॥  
ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥

(34)

ਬਿਲਾਵਲੁ ਮਹਲਾ ੫ ॥ (੮੨੫-੯)  
ਤਾਪ ਪਾਪ ਤੇ ਰਾਖੇ ਆਪ ॥  
ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥  
ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵੁ ਖੰਡ ਪ੍ਰਤਾਪ ॥  
ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥  
ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸਿਸਟਿ ਕੋ ਮਾਈ ਬਾਪੁ ॥  
ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥